

03/16/08

Translation courtesy of:



<http://www.sikhithemax.com>

---

This Shabad is by Guru Arjan Dev Ji in Raag Dhanaasree on Pannaa 671

ਧਨਾਸਰੀ ਮਃ ੫ ॥

dhhan**aa**sar**ee** ma 5 ||  
*Dhanaasaree, Fifth Mehla:*

ਜਬ ਤੇ ਦਰਸਨ ਭੇਟੇ ਸਾਧੂ ਭਲੇ ਦਿਨਸ ਓਇ ਆਏ ॥

jab th**ae** dharasan bh**ae**tt**ae** saadh**oo** bhal**ae** dh**in**as ou**e** **aaeae** ||  
*Ever since I obtained the Blessed Vision of the Darshan of the Holy, my days have been blessed and prosperous.*

ਮਹਾ ਅਨੰਦੁ ਸਦਾ ਕਰਿ ਕੀਰਤਨੁ ਪੁਰਖ ਬਿਧਾਤਾ ਪਾਏ ॥੧॥

meh**aa** ana(n)dh sadh**aa** kar ke**er**athan pu**ur**akh bidhh**aa**th**aa** p**aaeae** ||1||  
*I have found lasting bliss, singing the Kirtan of the Praises of the Primal Lord, the Architect of destiny. ||1||*

ਅਬ ਮੋਹਿ ਰਾਮ ਜਸੋ ਮਨਿ ਗਾਇਓ ॥

ab m**ohi** r**aa**m jas**o** man g**aa**eiou ||  
*Now, I sing the Praises of the Lord within my mind.*

ਭਇਓ ਪ੍ਰਗਾਸੁ ਸਦਾ ਸੁਖੁ ਮਨ ਮਹਿ ਸਤਿਗੁਰੁ ਪੂਰਾ ਪਾਇਓ ॥੧॥ ਰਹਾਉ ॥

bh**ae**iou prag**aa**s sadh**aa** su**kh** man meh**i** sath**ig**ur**u** p**oo**ra**a** p**aa**eiou ||1|| reh**aa**o ||  
*My mind has been illumined and enlightened, and it is always at peace; I have found the Perfect True Guru. ||1||Pause||*

ਗੁਣ ਨਿਧਾਨੁ ਰਿਦ ਭੀਤਰਿ ਵਸਿਆ ਤਾ ਦੁਖੁ ਭਰਮ ਭਉ ਭਾਗਾ ॥

g**u**n nidhh**aa**n ridh bh**ee**thar vas**iaa** th**aa** dh**oo**kh bharam bho bh**aa**g**aa** ||  
*The Lord, the treasure of virtue, abides deep within the heart, and so pain, doubt and fear have been dispelled.*

ਭਈ ਪਰਾਪਤਿ ਵਸਤੁ ਅਗੋਚਰ ਰਾਮ ਨਾਮਿ ਰੰਗੁ ਲਾਗਾ ॥੨॥

bh**ee** para**aa**path vasath ag**oo**char r**aa**m n**aa**m ra(n)g la**agaa** ||2||  
*I have obtained the most incomprehensible thing, enshrining love for the Name of the Lord. ||2||*

ਚਿੰਤੁ ਅਚਿੰਤਾ ਸੋਚੁ ਅਸੋਚਾ ਸੋਗੁ ਲੋਭੁ ਮੋਹੁ ਥਾਕਾ ॥

chi(n)th ach**i**(n)th**aa** so**ch** as**oo**ch**aa** so**g** lo**bh** mo**hu** th**aa**ka**a** ||

*I was anxious, and now I am free of anxiety; I was worried, and now I am free of worry; my grief, greed and emotional attachments are gone.*

ਹਉਮੈ ਰੋਗ ਮਿਟੇ ਕਿਰਪਾ ਤੇ ਜਮ ਤੇ ਭਏ ਬਿਬਾਕਾ ॥੩॥

houmai rogmittae kirapaa thae jam thae bheae bibaakaa ||3||

*By His Grace, I am cured of the disease of egotism, and the Messenger of Death no longer terrifies me. ||3||*

ਗੁਰ ਕੀ ਟਹਲ ਗੁਰੂ ਕੀ ਸੇਵਾ ਗੁਰ ਕੀ ਆਗਿਆ ਭਾਣੀ ॥

gur kee ttehal guroo kee saevaa gur kee aagjaa bhaanee ||

*Working for the Guru, serving the Guru and the Guru's Command, all are pleasing to me.*

ਕਹੁ ਨਾਨਕ ਜਿਨਿ ਜਮ ਤੇ ਕਾਢੇ ਤਿਸੁ ਗੁਰ ਕੈ ਕੁਰਬਾਣੀ ॥੪॥੪॥

kahu naanak jin jam thae kaadtai this gur kai kurabaanee ||4||4||

*Says Nanak, He has released me from the clutches of Death; I am a sacrifice to that Guru. ||4||4||*

---

This Shabad is by Guru Arjan Dev Ji in Raag Saarang on Panna 1215

ਸਾਰਗ ਮਹਲਾ ੫ ॥

saarag mehalaa 5 ||

*Saarang, Fifth Mehl:*

ਰਸਨਾ ਜਪਤੀ ਤੁਹੀ ਤੁਹੀ ॥

rasanaa japathee thoohee thoohee ||

*My tongue chants Your Name, Your Name.*

ਮਾਤ ਗਰਭ ਤੁਮ ਹੀ ਪ੍ਰਤਿਪਾਲਕ ਮ੍ਰਿਤ ਮੰਡਲ ਇਕ ਤੁਹੀ ॥੧॥ ਰਹਾਉ ॥

maath garabh thum hee prathipaalak mrith mandal aik thuee ||1|| rehaao ||

*In the mother's womb, You sustained me, and in this mortal world, You alone help me.*

*||1||Pause||*

ਤੁਮਹਿ ਪਿਤਾ ਤੁਮ ਹੀ ਫੁਨਿ ਮਾਤਾ ਤੁਮਹਿ ਮੀਤ ਹਿਤ ਭ੍ਰਾਤਾ ॥

thumehi pithaa thum hee fun maathaa thumehi meeth hith bhraathaa ||

*You are my Father, and You are my Mother; You are my Loving Friend and Sibling.*

ਤੁਮ ਪਰਵਾਰ ਤੁਮਹਿ ਆਧਾਰਾ ਤੁਮਹਿ ਜੀਅ ਪ੍ਰਾਨਦਾਤਾ ॥੧॥

thum paravaar thumehi aadharaa thumehi jee praanadhaathaa ||1||

*You are my Family, and You are my Support. You are the Giver of the Breath of Life. ||1||*

ਤੁਮਹਿ ਖਜੀਨਾ ਤੁਮਹਿ ਜਰੀਨਾ ਤੁਮ ਹੀ ਮਾਣਿਕ ਲਾਲਾ ॥

thumehi khajinaa thumehi jareenaa thum hee maanik laalaa ||

*You are my Treasure, and You are my Wealth. You are my Gems and Jewels.*

ਤੁਮਹਿ ਪਾਰਜਾਤ ਗੁਰ ਤੇ ਪਾਏ ਤਉ ਨਾਨਕ ਭਏ ਨਿਹਾਲਾ ॥੨॥੩੩॥੫੬॥

thumehi paarajath gur thae paaae tho naanak bheae nihaalaa ||2||33||56||

*You are the wish-fulfilling Elysian Tree. Nanak has found You through the Guru, and now he is enraptured. ||2||33||56||*

---

This Shabad is by Guru Amar Daas Ji in Raag Raamkalee on Pannaa 917

ਰਾਮਕਲੀ ਮਹਲਾ ੩ ਅਨੰਦੁ

raamakalee mehalaa 3 ana(n)dhu  
Raamkalee, Third Mehla, Anand ~ The Song Of Bliss:

ੴ ਸਤਿਗੁਰ ਪ੍ਰਸਾਦਿ ॥

ik oa(n)kaar sathigur prasadh ||  
One Continuous God, Eternal, True, Divine Enlightener, Merciful, Guru's Grace.

ਅਨੰਦੁ ਭਇਆ ਮੇਰੀ ਮਾਏ ਸਤਿਗੁਰੁ ਮੈ ਪਾਇਆ ॥

ana(n)dhu bhaeiaa maeree maaeae sathiguroo mai paaeiaa ||  
I am in ecstasy, O my mother, for I have found my True Guru.

ਸਤਿਗੁਰੁ ਤ ਪਾਇਆ ਸਹਜ ਸੇਤੀ ਮਨਿ ਵਜੀਆ ਵਾਧਾਈਆ ॥

sathigur th paaeiaa sehaj saethee man vajeeaa vaadhhaaeaa ||  
I have found the True Guru, with intuitive ease, and my mind vibrates with the music of bliss.

ਰਾਗ ਰਤਨ ਪਰਵਾਰ ਪਰੀਆ ਸਬਦ ਗਾਵਣ ਆਈਆ ॥

raag rathan paravaar pareeaa sabadh gaavan aaeaa ||  
The jewelled melodies and their related celestial harmonies have come to sing the Shabad, the Guru's Word.

ਸਬਦੋ ਤ ਗਾਵਹੁ ਹਰੀ ਕੇਰਾ ਮਨਿ ਜਿਨੀ ਵਸਾਇਆ ॥

sabadho th gaavahu haree kaeraa man jinee vasaaeiaa ||  
The Lord dwells within the minds of those who sing the Shabad.

ਕਹੈ ਨਾਨਕੁ ਅਨੰਦੁ ਹੋਆ ਸਤਿਗੁਰੁ ਮੈ ਪਾਇਆ ॥੧॥

kehai naanak ana(n)dhu hooa sathiguroo mai paaeiaa ||1||  
Says Nanak, I am in ecstasy, for I have found my True Guru. ||1||

ਏ ਮਨ ਮੇਰਿਆ ਤੂ ਸਦਾ ਰਹੁ ਹਰਿ ਨਾਲੇ ॥

ae man maeriaa thoo sadhaa rahu har naalae ||  
O my mind, remain always with the Lord.

ਹਰਿ ਨਾਲਿ ਰਹੁ ਤੂ ਮੰਨ ਮੇਰੇ ਦੁਖ ਸਭਿ ਵਿਸਾਰਣਾ ॥

har naal rahu thoo ma(n)n maerae dhookh sabh visaaranaa ||  
Remain always with the Lord, O my mind, and all sufferings will be forgotten.

ਅੰਗੀਕਾਰੁ ਓਹੁ ਕਰੇ ਤੇਰਾ ਕਾਰਜ ਸਭਿ ਸਵਾਰਣਾ ॥

a(n)geekaar ouhu karae thaeraa kaaraj sabh savaaranaa ||  
He will accept You as His own, and all your affairs will be perfectly arranged.

ਸਭਨਾ ਗਲਾ ਸਮਰਥੁ ਸੁਆਮੀ ਸੋ ਕਿਉ ਮਨਹੁ ਵਿਸਾਰੇ ॥

sabhanaa galaa samarathh suaamee so kio manahu visaarae ||

Our Lord and Master is All-capable to do all things, so why forget Him from your mind?

ਕਰੈ ਨਾਨਕੁ ਮੰਨ ਮੇਰੇ ਸਦਾ ਰਹੁ ਹਰਿ ਨਾਲੇ ॥੨॥

keh**ai** **naanak** ma(n)n **maerae** sadh**aa** rah**u** har **naalae** ||2||  
Says Nanak, O my mind, remain always with the Lord. ||2||

ਸਾਚੇ ਸਾਹਿਬਾ ਕਿਆ ਨਾਹੀ ਘਰਿ ਤੇਰੈ ॥

**saachae** **saahibaa** **kiaa** **naahee** ghar th**aerai** ||  
O my True Lord and Master, what is there which is not in Your celestial home?

ਘਰਿ ਤ ਤੇਰੈ ਸਭੁ ਕਿਛੁ ਹੈ ਜਿਸੁ ਦੇਹਿ ਸੁ ਪਾਵਏ ॥

ghar th **thae****rai** sabh kishh **hai** jis dh**aehi** s **paaveae** ||  
Everything is in Your home; they receive, unto whom You give.

ਸਦਾ ਸਿਫਤਿ ਸਲਾਹ ਤੇਰੀ ਨਾਮੁ ਮਨਿ ਵਸਾਵਏ ॥

sadh**aa** sifath sal**aa**h th**aeree** **naam** man vas**aa**ve**ae** ||  
Constantly singing Your Praises and Glories, Your Name is enshrined in the mind.

ਨਾਮੁ ਜਿਨ ਕੈ ਮਨਿ ਵਸਿਆ ਵਾਜੇ ਸਬਦ ਘਨੇਰੇ ॥

**naam** jin **kai** man vas**iaa** **vaajae** sabadh ghan**aerae** ||  
The divine melody of the Shabad vibrates for those, within whose minds the Naam abides.

ਕਰੈ ਨਾਨਕੁ ਸਚੇ ਸਾਹਿਬ ਕਿਆ ਨਾਹੀ ਘਰਿ ਤੇਰੈ ॥੩॥

keh**ai** **naanak** sach**ae** **saahib** **kiaa** **naahee** ghar th**aerai** ||3||  
Says Nanak, O my True Lord and Master, what is there which is not in Your home? ||3||

ਸਾਚਾ ਨਾਮੁ ਮੇਰਾ ਆਧਾਰੋ ॥

**saachaa** **naam** **maeraa** **aadhhaaro** ||  
The True Name is my only support.

ਸਾਚੁ ਨਾਮੁ ਅਧਾਰੁ ਮੇਰਾ ਜਿਨਿ ਭੁਖਾ ਸਭਿ ਗਵਾਈਆ ॥

**saach** **naam** adh**haar** **maeraa** jin bh**ukhaa** sabh gav**aae****eeaa** ||  
The True Name is my only support; it satisfies all hunger.

ਕਰਿ ਸਾਂਤਿ ਸੁਖ ਮਨਿ ਆਇ ਵਸਿਆ ਜਿਨਿ ਇਛਾ ਸਭਿ ਪੁਜਾਈਆ ॥

kar **saa(n)**th **sukh** man **aae** vas**iaa** jin eish**haa** sabh pu**jaae****eeaa** ||  
It has brought peace and tranquility to my mind; it has fulfilled all my desires.

ਸਦਾ ਕੁਰਬਾਣੁ ਕੀਤਾ ਗੁਰੂ ਵਿਟਹੁ ਜਿਸ ਦੀਆ ਏਹਿ ਵਡਿਆਈਆ ॥

sadh**aa** kurab**aan** **keethaa** **guroo** vittah**u** jis dh**eeaa** **aehi** vadd**iaae****eeaa** ||  
I am forever a sacrifice to the Guru, who possesses such glorious greatness.

ਕਰੈ ਨਾਨਕੁ ਸੁਣਹੁ ਸੰਤਹੁ ਸਬਦਿ ਧਰਹੁ ਪਿਆਰੋ ॥

keh**ai** **naanak** sun**ah**u sa(n)th**ah**u sabadh dh**harah**u **piaaro** ||  
Says Nanak, listen, O devotees; enshrine love for the Shabad.

ਸਾਚਾ ਨਾਮੁ ਮੇਰਾ ਆਧਾਰੋ ॥੪॥

saachaa naam maeraa adhhaaro ||4||  
The True Name is my only support. ||4||

ਵਾਜੇ ਪੰਚ ਸਬਦ ਤਿਤੁ ਘਰਿ ਸਭਾਗੈ ॥

vaajae pa(n)ch sabadh thiith ghar sabhaagai ||  
The Panch Shabad, the five primal sounds, vibrate in that blessed house.

ਘਰਿ ਸਭਾਗੈ ਸਬਦ ਵਾਜੇ ਕਲਾ ਜਿਤੁ ਘਰਿ ਧਾਰੀਆ ॥

ghar sabhaagai sabadh vaajae kalaa jith ghar dhhaareeaa ||  
In that blessed house, the Shabad vibrates; He infuses His almighty power into it.

ਪੰਚ ਦੂਤ ਤੁਧੁ ਵਸਿ ਕੀਤੇ ਕਾਲੁ ਕੰਟਕੁ ਮਾਰਿਆ ॥

pa(n)ch dhooth thudhh vas keethae kaal ka(n)ttak maariaa ||  
Through You, we subdue the five demons of desire, and slay Death, the torturer.

ਧੁਰਿ ਕਰਮਿ ਪਾਇਆ ਤੁਧੁ ਜਿਨ ਕਉ ਸਿ ਨਾਮਿ ਹਰਿ ਕੈ ਲਾਗੇ ॥

dhhur karam paaeiaa thudhh jin ko s naam har kai laagae ||  
Those who have such pre-ordained destiny are attached to the Lord's Name.

ਕਹੈ ਨਾਨਕੁ ਤਹ ਸੁਖੁ ਹੋਆ ਤਿਤੁ ਘਰਿ ਅਨਹਦ ਵਾਜੇ ॥੫॥

keh ai naanak theh sukh hooa thiith ghar anehadh vaajae ||5||  
Says Nanak, they are at peace, and the unstruck sound current vibrates within their homes. ||5||

ਅਨਦੁ ਸੁਣਹੁ ਵਡਭਾਗੀਹੋ ਸਗਲ ਮਨੋਰਥ ਪੂਰੇ ॥

anadh sunahu vaddabhaageeho sagal manorathh poorae ||  
Listen to the song of bliss, O most fortunate ones; all your longings shall be fulfilled.

ਪਾਰਬ੍ਰਹਮੁ ਪ੍ਰਭੁ ਪਾਇਆ ਉਤਰੇ ਸਗਲ ਵਿਸੁਰੇ ॥

paarabreham prabh paaeiaa outharae sagal visoorae ||  
I have obtained the Supreme Lord God, and all sorrows have been forgotten.

ਦੁਖ ਰੋਗੁ ਸੰਤਾਪੁ ਉਤਰੇ ਸੁਣੀ ਸਚੀ ਬਾਣੀ ॥

dhookh rog sa(n)thaaap outharae sune sachee baanee ||  
Pain, illness and suffering have departed, listening to the True Bani.

ਸੰਤ ਸਾਜਨ ਭਏ ਸਰਸੇ ਪੂਰੇ ਗੁਰ ਤੇ ਜਾਣੀ ॥

sa(n)th saajan bhae sarasae poorae gur thae jaanee ||  
The devotees and their friends are in ecstasy, knowing the Perfect Guru.

ਸੁਣਤੇ ਪੁਨੀਤ ਕਹਤੇ ਪਵਿਤੁ ਸਤਿਗੁਰੁ ਰਹਿਆ ਭਰਪੂਰੇ ॥

sunathae puneeth kehathae pavith sathigur rehiaa bharapoorae ||  
Pure are the listeners, and pure are the speakers; the True Guru is all-pervading and permeating.

ਬਿਨਵੰਤਿ ਨਾਨਕੁ ਗੁਰ ਚਰਣ ਲਾਗੇ ਵਾਜੇ ਅਨਹਦ ਤੂਰੇ ॥੪੦॥੧॥

binava(n)th naanak gur charan laagae vaajae anehadh thoorae ||40||1||

Prays Nanak, touching the Guru's Feet, the unstruck sound current of the celestial bugles vibrates and resounds. ||40||1||

---

This Shabad is by Guru Nanak Dev Ji in Jap on Pannaa 8

ਸਲੋਕੁ ॥

salok ||  
Salok:

ਪਵਣੁ ਗੁਰੂ ਪਾਣੀ ਪਿਤਾ ਮਾਤਾ ਧਰਤਿ ਮਹਤੁ ॥

pavan guroo paaanee pithaa maathaa dhharath mehath ||  
The Divine Word spoken, is the Guru; In this Great Divine School, water is the father, and the planet earth is the great mother of all.

ਦਿਵਸੁ ਰਾਤਿ ਦੁਇ ਦਾਈ ਦਾਇਆ ਖੇਲੈ ਸਗਲ ਜਗਤੁ ॥

dhivas raath dhuae dhaaee dhaaeiaa khaelai sagal jagath ||  
Day and night are the two care providers, under whose supervision all the world plays.

ਚੰਗਿਆਈਆ ਬੁਰਿਆਈਆ ਵਾਚੈ ਧਰਮੁ ਹਦੂਰਿ ॥

cha(n)giaaeaaa buriaaeaaa vaachai dharam hadhooor ||  
The good and bad deeds of all worldly beings are continuously discussed in the presence of the Righteous Judge.

ਕਰਮੀ ਆਪੋ ਆਪਣੀ ਕੇ ਨੇੜੈ ਕੇ ਦੂਰਿ ॥

karamee aapo aapanee kae naerrai kae dhooor ||  
According to their own actions, some are drawn closer, and some are driven farther away from their Ultimate Goal - God.

ਜਿਨੀ ਨਾਮੁ ਧਿਆਇਆ ਗਏ ਮਸਕਤਿ ਘਾਲਿ ॥

jinee naam dhhaaeiaa geae masakath ghaal ||  
Those who perform devotional worship of Naam during their lifetimes, proceed on, having strived successfully in their mission.

ਨਾਨਕ ਤੇ ਮੁਖ ਉਜਲੇ ਕੇਤੀ ਛੁਟੀ ਨਾਲਿ ॥੧॥

naanak thae mukh ujalae kaethee shhutteee naal ||1||  
O Nanak, their faces are radiant in the Court of the Lord; and many, inspired by their actions, are saved along with them! ||1||

Hukamnama

Sri Guru Granth Sahib, Pages 713 – 714

Sri Guru Arjan Dev Ji

ਟੋਡੀ ਮਹਲਾ ੫ ॥

ttoddee mehalaa 5 ||  
Todee, Fifth Mehla:

ਰਸਨਾ ਗੁਣ ਗੋਪਾਲ ਨਿਧਿ ਗਾਇਣ ॥

rasanaa gun gopaal nidhh gaain ||  
My tongue sings the Praises of the Lord of the world, the ocean of virtue.

ਸਾਂਤਿ ਸਹਜੁ ਰਹਸੁ ਮਨਿ ਉਪਜਿਓ ਸਗਲੇ ਦੁਖ ਪਲਾਇਣ ॥੧॥ ਰਹਾਉ ॥

saa(n)th sehaj rehas man oupajiou sagalae dhookh palaaein ||1|| rehaao ||  
Peace, tranquility, poise and delight well up in my mind, and all sorrows run away. ||1||Pause||

ਜੋ ਮਾਗਹਿ ਸੋਈ ਸੋਈ ਪਾਵਹਿ ਸੇਵਿ ਹਰਿ ਕੇ ਚਰਣ ਰਸਾਇਣ ॥

jo maagehi soee soee paavehi saev har kae charan rasaaein ||  
Whatever I ask for, I receive; I serve at the Lord's feet, the source of nectar.

ਜਨਮ ਮਰਣ ਦੁਹਰੂ ਤੇ ਛੂਟਹਿ ਭਵਜਲੁ ਜਗਤੁ ਤਰਾਇਣ ॥੧॥

janam maran dhuhehoo thae shhoottehi bhavajal jagath tharaaein ||1||  
I am released from the bondage of birth and death, and so I cross over the terrifying world-ocean.  
||1||

ਖੋਜਤ ਖੋਜਤ ਤਤੁ ਬੀਚਾਰਿਓ ਦਾਸ ਗੋਵਿੰਦ ਪਰਾਇਣ ॥

khjath khjath thath beechaariou dhass govi(n)dh paraaein ||  
Searching and seeking, I have come to understand the essence of reality; the slave of the Lord of the Universe is dedicated to Him.

ਅਬਿਨਾਸੀ ਖੇਮ ਚਾਹਹਿ ਜੇ ਨਾਨਕ ਸਦਾ ਸਿਮਰਿ ਨਾਰਾਇਣ ॥੨॥੫॥੧੦॥

abinaasee khaem chaahahi jae naanak sadhaa simar naaraaein ||2||5||10||  
If you desire eternal bliss, O Nanak, ever remember the Lord in meditation. ||2||5||10||